

ਆਸਾ ਮਹਲਾ ੩ ॥

Aasaa, Third Mehl:

ਦੋਹਾਗਣੀ ਮਹਲੁ ਨ ਪਾਇਨੀ ਨ ਜਾਣਨਿ ਪਿਰ ਕਾ ਸੁਆਉ ॥

The deserted brides do not obtain the Mansion of their Husband's Presence, nor do they know His taste.

ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥੧॥

They speak harsh words, and do not bow to Him; they are in love with another. ||1||

ਇਹੁ ਮਨੁਆ ਕਿਉ ਕਰਿ ਵਸਿ ਆਵੈ ॥

How can this mind come under control?

ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥

By Guru's Grace, it is held in check; instructed in spiritual wisdom, it returns to its home. ||1||Pause||

ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥

He Himself adorns the happy soul-brides; they bear Him love and affection.

ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥

They live in harmony with the Sweet Will of the True Guru, naturally adorned with the Naam. ||2||

ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥

They enjoy their Beloved forever, and their bed is decorated with Truth.

ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥

They are fascinated with the Love of their Husband Lord; meeting their Beloved, they obtain peace. ||3||

ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥

Spiritual wisdom is the incomparable decoration of the happy soul-bride.

ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥

She is so beautiful - she is the queen of all; she enjoys the love and affection of her Husband Lord. ||4||

ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥

The True Lord, the Unseen, the Infinite, has infused His Love among the happy soul-brides.

ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥

They serve their True Guru, with true love and affection. ||5||

ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥

The happy soul-bride has adorned herself with the necklace of virtue.

ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥

She applies the perfume of love to her body, and within her mind is the jewel of reflective meditation. ||6||

ਭਗਤਿ ਰਤੇ ਸੇ ਉਤਮਾ ਜਤਿ ਪਤਿ ਸਬਦੇ ਹੋਇ ॥

Those who are imbued with devotional worship are the most exalted. Their social standing and honor come from the Word of the Shabad.

ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥

Without the Naam, all are low class, like maggots in manure. ||7||

ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥

Everyone proclaims, "Me, me!"; but without the Shabad, the ego does not depart.

ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥੮॥੮॥੩੦॥

O Nanak, those who are imbued with the Naam lose their ego; they remain absorbed in the True Lord. ||8||8||30||